

Translation courtesy of:



<http://www.sikhitothemax.com>

This Shabad is by Guru Angad Dev Ji in Raag Maajh on Panna 139

ਸਲੋਕੁ ਮਃ ੨ ॥

salok ma 2 ||

Shalok, Second Mehl:

ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥

akhee baa|jhah|u| v|aekhan|aa| v|in ka(n)|naa| sunanaa ||

To see without eyes; to hear without ears;

ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥

pairaa baa|jhah|u| chalan|aa| v|in hath|haa| karan|aa| ||

to walk without feet; to work without hands;

ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥

jeeb|hai| baa|jhah|u| bol|anaa| ei|o| jeevath| maranaa| ||

to speak without a tongue-like this, one remains dead while yet alive.

ਨਾਨਕੁ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥

naanak| hukam| pashh|aan| kai| tho| khasam|ai| mil|anaa| ||1||

O Nanak, recognize the Hukam of the Lord's Command, and merge with your Lord and Master.

||1||

This Shabad is by Guru Arjan Dev Ji in Raag Saarang on Panna 1215

ਸਾਰਗ ਮਹਲਾ ੫ ॥

saarag mehalaa 5 ॥
Saarang, Fifth Mehl:

ਰਸਨਾ ਜਪਤੀ ਤੂੰਹੀ ਤੂੰਹੀ ॥

rasanaa japathhee thoohee thoohee ॥
My tongue chants Your Name, Your Name.

ਮਾਤ ਗਰਭ ਤੁਮ ਹੀ ਪ੍ਰਤਿਪਾਲਕ ਸ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥

maath garabh thum hee prathipaalak srith ma(n)ddal eik thuhhee ॥1॥ rehaao ॥
In the mother's womb, You sustained me, and in this mortal world, You alone help me.
॥1॥Pause॥

ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥

thumehi pithaa thum hee fun maathaa thumehi meeth hith bhraathaa ॥
You are my Father, and You are my Mother; You are my Loving Friend and Sibling.

ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥

thum paravaar thumehi aadhhaaraa thumehi jeeaa praanadhaathaa ॥1॥
You are my Family, and You are my Support. You are the Giver of the Breath of Life. ॥1॥

ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

thumehi khajeeanaa thumehi jareenaa thum hee maanik laalaa ॥
You are my Treasure, and You are my Wealth. You are my Gems and Jewels.

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥

thumehi paarajaath gur thae paaee tho naanak bheae nihaalaa ॥2॥33॥56॥
You are the wish-fulfilling Elysian Tree. Nanak has found You through the Guru, and now he is enraptured. ॥2॥33॥56॥